

## ਗੁਰੂ ਗਰੰਥ ਸਾਹਿਬ ਅਨੁਸਾਰ ਸਿੱਖ ਦੀ ਮਾਨਸਿਕਤਾ

### Sikh psychology according to Guru Granth Sahib

ਮਨੁੱਖ ਵਿਚ ਤਬਦੀਲੀ ਜਾਂ ਸੁਧਾਰ ਤਾਂ ਹੀ ਆ ਸਕਦਾ ਹੈ ਜੇ ਕਰ ਉਸ ਦੀ ਸਹੀ ਸੋਚ ਹੋਵੇ ਅਤੇ ਉਹ ਠੀਕ ਸੋਚ ਅਨੁਸਾਰ ਚਲੇ। ਅਕਸਰ ਇਹ ਵੇਖਿਆ ਗਿਆ ਹੈ ਕਿ ਸਹੀ ਕੀ ਹੈ, ਇਸ ਦੀ ਪੂਰੀ ਸਮਝ ਹੁੰਦਿਆਂ ਹੋਇਆਂ ਵੀ ਮਨੁੱਖ ਕਹਿੰਦਾ ਕੁਝ ਹੋਰ ਹੈ ਤੇ ਕਰਦਾ ਕੁਝ ਹੋਰ। ਆਮ ਮਨੁੱਖ ਦੀ ਕਥਨੀ ਤੇ ਕਰਨੀ ਇਕ ਨਹੀਂ ਹੁੰਦੀ ਹੈ। ਮਨੁੱਖ ਆਪਣੇ ਲਈ ਕੁਝ ਹੋਰ ਸੋਚ ਰੱਖਦਾ ਹੈ, ਪਰ ਦੂਸਰਿਆਂ ਕੋਲੋਂ ਕੁਝ ਹੋਰ ਆਸ ਕਰਦਾ ਹੈ। ਪੂਰੀ ਦੁਨੀਆਂ ਵਿਚ ਸ਼ਾਂਤੀ ਤਾਂ ਹੀ ਆ ਸਕਦੀ ਹੈ, ਜੇ ਕਰ ਸਾਰੀ ਦੁਨੀਆਂ ਦੀ ਵਿਚਾਰਧਾਰਾ ਇਕ ਹੋਵੇ, ਕਾਨੂੰਨ ਇਕ ਹੋਵੇ ਅਤੇ ਕਾਨੂੰਨ ਵੀ ਅਜੇਹਾ ਹੋਵੇ ਜਿਹੜਾ ਸਾਰੀ ਮਨੁੱਖਤਾਂ ਦਾ ਭਲਾ ਕਰ ਸਕਦਾ ਹੋਵੇ।

ਇਸ ਧਰਤੀ ਤੇ ਅਨੇਕਾਂ ਹੀ ਦੇਸ ਹਨ ਤੇ ਉਨ੍ਹਾਂ ਦੇ ਵੱਖਰੇ ਵੱਖਰੇ ਕਾਨੂੰਨ ਹਨ। ਇਕ ਦੇਸ ਦੇ ਲੋਕਾਂ ਦੀ ਸੋਚ ਦੂਸਰੇ ਦੇਸ ਦੇ ਲੋਕਾਂ ਤੋਂ ਭਿੰਨ ਹੈ। ਇਥੇ ਹੀ ਨਹੀਂ, ਇਕ ਦੇਸ ਦੇ ਵਿਚ ਵੀ ਲੋਕਾਂ ਦੀ ਸੋਚ ਇਕ ਦੂਸਰੇ ਤੋਂ ਭਿੰਨ ਹੈ। ਇਹੀ ਕਾਰਨ ਹੈ ਕਿ ਨਾ ਤਾਂ ਕਿਸੇ ਦੇਸ ਦੇ ਅੰਦਰ ਸ਼ਾਂਤੀ ਹੈ ਤੇ ਨਾ ਹੀ ਇਕ ਦੇਸ ਦੀ ਵਿਚਾਰਧਾਰਾ ਦੂਸਰੇ ਦੇਸ ਨਾਲ ਮਿਲਦੀ ਹੈ। ਸਦੀਆਂ ਬੀਤ ਗਈਆਂ ਪਰ ਵਿਸ਼ਵ ਸ਼ਾਂਤੀ ਸਥਾਪਤ ਨਹੀਂ ਹੋਈ।

ਗੁਰੂ ਨਾਨਕ ਸਾਹਿਬ ਨੇ ਇਸ ਦਿਸ਼ਾ ਵੱਲ ਪਹਿਲਾ ਕਦਮ ਇਹ ਚੁਕਿਆ ਕਿ ਸਾਰਿਆਂ ਵਿਚ ਇਕ ਸੁਲਝੀ ਤੇ ਯਥਾਰਥਵਾਦੀ ਵਿਚਾਰਧਾਰਾ ਪੈਦਾ ਕਰਨੀ ਹੈ, ਸੋਚ ਤੇ ਕਾਨੂੰਨ ਇਕ ਕਰਨਾ ਹੈ ਤਾਂ ਜੋ ਆਪਸੀ ਸਾਂਝ ਪੈਦਾ ਹੋਵੇ। ਕਾਨੂੰਨ ਵੀ ਅਜੇਹਾ ਸਮਝਾਇਆ, ਜਿਸ ਨਾਲ ਸਾਰੀ ਮਨੁੱਖਤਾ ਸਦੀਵੀ ਕਾਲ ਲਈ, ਵਿਸ਼ਵ ਸ਼ਾਂਤੀ ਦੀ ਦਿਸ਼ਾ ਵਲ ਚਲ ਪਵੇ।

ਪਾਪ ਦਾ ਪੁੱਤਰ ਅਪਰਾਧ ਹੈ। ਪਾਪ ਮਨ ਕਰਕੇ ਹੁੰਦੇ ਹਨ ਤੇ ਅਪਰਾਧ ਤਨ ਕਰਕੇ ਹੁੰਦੇ ਹਨ। ਜਦੋਂ ਪਾਪ ਮਨੁੱਖ ਦੇ ਮਨ ਅੰਦਰ ਆਪਣੀ ਹੱਦ ਟੱਪ ਜਾਂਦਾ ਹੈ ਤਾਂ ਉਹ ਅਪਰਾਧ ਦਾ ਰੂਪ ਧਾਰਨ ਕਰ ਲੈਂਦਾ ਹੈ। ਦੁਨੀਆਂ ਵਿਚ ਪਾਪੀ ਬਹੁਤ ਹਨ, ਪਰ ਅਪਰਾਧੀ ਘੱਟ ਹਨ। ਪਾਪ ਦਿਖਾਈ ਨਹੀਂ ਦਿੰਦਾ ਹੈ, ਅਪਰਾਧ ਵੇਖਿਆ ਜਾ ਸਕਦਾ ਹੈ। ਪਹਿਲਾਂ ਪਾਪ ਬਣਦਾ ਹੈ ਤੇ ਫਿਰ ਅਪਰਾਧ ਹੁੰਦਾ ਹੈ। ਗੰਗੂ ਬਰਾਹਮਣ ਦੇ ਅੰਦਰ ਪਾਪ (ਲੋਭ) ਸੀ ਜਿਹੜਾ ਅਪਰਾਧ ਦੀ ਸ਼ਕਲ ਅਖਤਿਆਰ ਕਰਕੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦਾ ਕਾਰਣ ਬਣਿਆ। ਜਿਹੜਾ ਅਕਾਲ ਪੁਰਖ ਕੋਲੋਂ ਡਰਦਾ ਹੈ, ਉਹ ਪਾਪ ਨਹੀਂ ਕਰਦਾ ਹੈ। ਜਿਹੜਾ ਸਰਕਾਰ ਕੋਲੋਂ ਡਰਦਾ ਹੈ ਉਹ ਅਪਰਾਧ ਨਹੀਂ ਕਰਦਾ ਹੈ। ਪਰ ਅਪਰਾਧ ਤਾਂ ਹੀ ਖਤਮ ਹੋ ਸਕਦੇ ਹਨ ਜੇ ਕਰ ਪਾਪ ਦੂਰ ਕੀਤੇ ਜਾਣ। ਇਸੇ ਲਈ ਨੌਵੇਂ ਪਾਤਸ਼ਾਹ ਗੁਰਬਾਣੀ ਵਿਚ ਸਮਝਾਉਂਦੇ ਹਨ ਕਿ ਐ ਵੇਪਰਵਾਹ ਮਨੁੱਖ! ਪਾਪ ਕਰਨ ਤੋਂ ਡਰ, ਤੇ ਇਨ੍ਹਾਂ ਪਾਪਾਂ ਤੋਂ ਬਚਣ ਲਈ, ਉਸ ਅਕਾਲ ਪੁਰਖ ਦੀ ਸਰਨ ਪਿਆ ਰਹੁ, ਜੋ ਗ਼ਰੀਬਾਂ ਤੇ ਦਇਆ ਕਰਨ ਵਾਲਾ ਹੈ ਤੇ ਸਾਰੇ ਡਰ ਦੂਰ ਕਰਨ ਵਾਲਾ ਹੈ।

**“ਨਰ ਅਚੇਤ ਪਾਪ ਤੇ ਡਰੁ ਰੇ ॥ ਦੀਨ ਦਇਆਲ ਸਗਲ ਭੈ ਭੰਜਨ ਸਰਨਿ ਤਾਹਿ ਤੁਮ ਪਰੁ ਰੇ ॥੧॥ ਰਹਾਉ ॥” (੨੨੦)**

ਪਾਪ ਦੂਰ ਕਰਨ ਲਈ ਮਨ ਨੂੰ ਠੀਕ ਦਿਸ਼ਾ ਦੇਣੀ ਪਵੇਗੀ, ਇਹੀ ਮੁਢਲਾ ਕਾਰਨ ਹੈ ਕਿ ਗੁਰੂ ਨਾਨਕ ਸਾਹਿਬ ਨੇ ਵਿਸ਼ਵ ਸ਼ਾਂਤੀ ਪੈਦਾ ਕਰਨ ਲਈ ਸਿੱਖ ਦੀ ਮਾਨਸਿਕਤਾ ਉਬਾਰਨ ਲਈ ਤੇ ਮਨ ਨੂੰ ਸਹੀ ਦਿਸ਼ਾ ਦੇਣ ਤੇ ਜੋਰ ਦਿਤਾ।

#### Sikh Psychology is to give direction to the mind.

ਮਨੁੱਖ ਦੀ ਜਿਤਨੀ ਕੁ ਸੋਚ ਹੁੰਦੀ ਹੈ, ਉਹ ਉਸੇ ਦਾਇਰੇ ਵਿਚ ਹੀ ਸੀਮਿਤ ਰਹਿਣ ਦੀ ਕੋਸ਼ਿਸ਼ ਕਰਦਾ ਹੈ। ਜਿਨ੍ਹਾਂ ਧਰਮਾਂ ਵਿਚ ਰਵਾਇਤਾਂ ਤੇ ਜੋਰ ਹੈ ਉਹ ਗੁਰੂ ਗਰੰਥ ਸਾਹਿਬ ਨੂੰ ਵੀ ਰਵਾਇਤੀ ਤੌਰ ਤੇ ਪੇਸ਼ ਕਰਨ ਦੇ ਬਹਾਨੇ ਲਭਦੇ ਰਹਿੰਦੇ ਹਨ। ਜਿਆਦਾ ਤਰ ਅੰਗਰੇਜ਼ੀ ਵਿਚ ਲਿਖਣ ਵਾਲੇ ਲੇਖਕ ਵੀ ਇਸਾਈ ਧਰਮ ਨਾਲ ਪ੍ਰਭਾਵਿਤ ਦਿਖਾਈ ਦਿੰਦੇ ਹਨ। ਬਹੁਤ ਸਾਰੀ ਸ਼ਬਦਾਵਲੀ ਵੀ ਬਾਈਬਲ ਦੀ ਵਰਤ ਲੈਂਦੇ ਹਨ ਤੇ ਭਾਵ ਅਰਥ ਕੁਝ ਹੋਰ ਬਣ ਜਾਂਦੇ ਹਨ। ਸਿੱਖ ਧਰਮ ਦੇ ਬਹੁਤ ਸਾਰੇ ਅਸੂਲ ਨਵੀਨ ਹਨ, ਇਸ ਲਈ ਗੁਰੂ ਗਰੰਥ ਸਾਹਿਬ ਨੂੰ ਹੋਰ ਭਾਸ਼ਾਵਾਂ ਵਿਚ ਪੇਸ਼ ਕਰਨ ਲਈ ਨਵੀਂ ਸ਼ਬਦਾਵਲੀ ਬਣਾਉਣੀ ਪਵੇਗੀ। ਆਮ ਮਨੁੱਖ ਦੀ ਮੱਤ ਸੀਮਿਤ ਹੈ ਤੇ ਇਸ ਕਰਕੇ ਸੋਚ ਵੀ ਸੀਮਿਤ ਹੈ, ਇਸ ਖਾਮੀ ਕਰਕੇ ਲੋਕ ਸਿੱਖੀ ਸਿਧਾਂਤਾਂ ਨੂੰ ਸੀਮਿਤ ਕਰ ਦਿੰਦੇ ਹਨ। ਅਜੇਹੇ ਲੇਖਕਾਂ ਦੇ ਵਿਚਾਰ ਪੜ੍ਹਨ ਵਾਲੇ ਲੋਕ ਵੀ ਸਹੀ ਸੋਚ ਤੋਂ ਵਾਂਝੇ ਰਹਿ ਜਾਂਦੇ ਹਨ। ਫਿਲਾਸਫਰ (Philosopher) ਨੂੰ ਗੁਰੂ ਗਰੰਥ ਸਾਹਿਬ ਸਿਰਫ ਫਿਲਾਸਫੀ ਤਕ ਹੀ ਸੀਮਿਤ ਦਿਖਾਈ ਦਿੰਦਾ ਹੈ, ਵਿਦਵਾਨ ਸਿਰਫ ਵਿਦਵੱਤਾ ਹੀ ਲੱਭਦਾ ਰਹਿੰਦਾ ਹੈ, ਕਵੀ ਨੂੰ ਸਿਰਫ ਕਵਿਤਾ ਹੀ ਦਿਖਾਈ ਦਿੰਦੀ ਹੈ, ਪਰ ਅਸਲੀਅਤ ਇਹ ਹੈ ਕਿ ਗੁਰੂ ਗਰੰਥ ਸਾਹਿਬ ਇਨ੍ਹਾਂ ਸਭ ਤੋਂ ਉਪਰ ਹਨ ਤੇ ਪੂਰਨ ਜੀਵਨ ਜਾਚ ਹਨ, ਮਨੁੱਖੀ ਵਿਕਾਸ ਦਾ ਸੋਮਾ ਹਨ।

ਅੱਜਕਲ ਦੇ ਲੋਕ ਅੰਗਰੇਜ਼ੀ ਨਾਲ ਬਹੁਤ ਪ੍ਰਭਾਵਿਤ ਹਨ, ਆਪਣੇ ਬੱਚਿਆਂ ਨੂੰ ਗੁਰਮੁੱਖੀ ਪੜ੍ਹਾਉਣਾ ਨੀਵਾਂ ਸਮਝਦੇ ਹਨ। ਅਜੇਹੇ ਲੋਕ ਅੰਗਰੇਜ਼ੀ ਵਿਚ ਲਿਖੀਆਂ ਕਿਤਾਬਾਂ ਨੂੰ ਜਿਆਦਾ ਮਹੱਤਵ ਦਿੰਦੇ ਹਨ। ਜਿਸ ਦਾ ਨਤੀਜਾ ਇਹ ਹੁੰਦਾ ਹੈ ਕਿ ਅਜੇਹੇ ਲੋਕ, ਲੇਖਕ ਦੀ ਮੱਤ ਅਨੁਸਾਰ, ਆਪਣੇ ਅੰਦਰ ਸਿੱਖੀ ਦੀ ਨਵੀਂ ਵਿਚਾਰਧਾਰਾ ਬਣਾਉਣੀ ਸ਼ੁਰੂ ਕਰ ਦਿੰਦੇ ਹਨ। ਚੰਗਾ ਇਹ ਹੋਵੇਗਾ ਜੇ ਕਰ ਅੰਗਰੇਜ਼ੀ ਦੇ ਨਾਲ ਨਾਲ ਗੁਰਮੁੱਖੀ ਵਿਚ ਲਿਖੀਆਂ ਕਿਤਾਬਾਂ ਦਾ ਵੀ ਅਧਿਐਨ ਕੀਤਾ ਜਾਵੇ ਤਾਂ ਜੋ ਭੁਲੇਖੇ ਦੂਰ ਹੋ ਸਕਣ। ਟੈਂਕੀ ਦਾ ਪਾਣੀ ਪੀਣ ਦੀ

ਬਜਾਏ ਸਿਧਾ ਪੰਪ ਦਾ ਤਾਜਾ ਪਾਣੀ ਪੀਤਾ ਜਾਵੇ ਤਾਂ ਸਿਹਤ ਠੀਕ ਰਹਿੰਦੀ ਹੈ। ਇਸੇ ਤਰ੍ਹਾਂ ਦੂਸਰੀ ਭਾਸ਼ਾ ਵਿਚ ਲਿਖੀਆਂ ਪੁਸਤਕਾਂ ਨੂੰ ਮਹੱਤਵ ਦੇਣ ਦੀ ਬਜਾਏ, ਸਿਧੀ ਸਿਖਿਆ ਗੁਰੂ ਗਰੰਥ ਸਾਹਿਬ ਤੋਂ ਲੈਣੀ ਚਾਹੀਦਾ ਹੈ ਤਾਂ ਜੋ ਮਿਲਾਵਟ ਤੋਂ ਬਚ ਸਕੀਏ। ਹਾਂ ਜਿਸ ਨੂੰ ਗੁਰਮੁਖੀ ਬਾਰੇ ਬਿਲਕੁਲ ਗਿਆਨ ਨਹੀਂ ਹੈ, ਉਹ ਆਰਜ਼ੀ ਤੌਰ ਤੇ ਹੋਰ ਭਾਸ਼ਾਵਾਂ ਦਾ ਆਸਰਾ ਲੈ ਸਕਦਾ ਹੈ। ਗੁਰੂ ਗਰੰਥ ਸਾਹਿਬ ਨੂੰ ਗੁਰਮੁਖੀ ਲਿਪੀ ਵਿਚ ਲਿਖਣ ਦਾ ਮੰਤਵ ਹੀ ਇਹ ਸੀ, ਕਿ ਸਮਾਂ ਪਾ ਕੇ ਕਿਸੇ ਤਰ੍ਹਾਂ ਭੁਲੇਖੇ ਨਾ ਪੈਣ, ਤੇ ਸਿੱਖ ਦੀ ਸੋਚ ਸਹੀ ਦਿਸ਼ਾ ਵਲ ਜਾਵੇ। ਆਓ ਅਸੀਂ ਸਮਝਣ ਦਾ ਯਤਨ ਕਰੀਏ ਕਿ ਗੁਰਮਤਿ ਸਾਨੂੰ ਕਿਸ ਮਾਰਗ ਤੇ ਚਲਣ ਲਈ ਸੋਧ ਦੇ ਰਹੀ ਹੈ।

ਧਰਮ ਜਾਂ ਕਾਨੂੰਨ ਉਹੀ ਠੀਕ ਸਾਬਤ ਹੋ ਸਕਦਾ ਹੈ, ਜਿਹੜਾ ਸਚਾਈ ਤੇ ਚਲਦਿਆਂ ਹੋਇਆਂ ਸਾਰਿਆਂ ਦਾ ਭਲਾ ਕਰ ਸਕੇ, ਸਾਰਿਆਂ ਲਈ ਇਕੋ ਜਿਹਾ ਹੋਵੇ, ਕਿਸੇ ਤਰ੍ਹਾਂ ਦਾ ਪੱਖਪਾਤ ਜਾਂ ਵੈਰ ਨਾ ਹੋਵੇ। ਵਿਗਿਆਨ ਨੇ ਭਾਵੇਂ ਬਹੁਤ ਤਰੱਕੀ ਕਰ ਲਈ ਹੈ, ਪਰ ਅਜੇਹਾ ਕਾਨੂੰਨ ਦੁਨੀਆਂ ਦੇ ਕਿਸੇ ਵੀ ਦੇਸ ਵਿਚ ਨਹੀਂ ਮਿਲਦਾ ਹੈ, ਜਿਹੜਾ ਸਰਬੱਤ ਦਾ ਭਲਾ ਕਰ ਸਕੇ।

ਇਸ ਦੁਨੀਆਂ ਵਿਚ ਜੇ ਕਰ ਕੋਈ ਕਾਨੂੰਨ ਹੈ, ਜੋ ਕਿ ਸਾਰਿਆਂ ਦਾ ਭਲਾ ਕਰਦਾ ਹੈ, ਸਾਰਿਆਂ ਤੇ ਇਕੋ ਜਿਹਾ ਲਾਗੂ ਹੁੰਦਾ ਹੈ, ਜਿਸ ਨਾਲ ਸਾਰੇ ਕੰਮ ਠੀਕ ਤਰ੍ਹਾਂ ਹੋ ਸਕਦੇ ਹਨ, ਤਾਂ ਉਹ ਹੈ, ਸਿਰਫ ਅਕਾਲ ਪੁਰਖੁ ਦਾ ਕਾਨੂੰਨ। ਅਕਾਲ ਪੁਰਖੁ ਦੇ ਹੁਕਮ ਅਨੁਸਾਰ, ਇਹ ਧਰਤੀ ਜਾਂ ਇਸ ਤੇ ਚਲ ਰਹੇ ਸਾਰੇ ਜੀਵ ਤਾਂ ਕੀ, ਸਾਰਾ ਬ੍ਰਹਿਮੰਡ ਹੀ ਇਕ ਨਿਯਮ ਅਨੁਸਾਰ ਚਲ ਰਿਹਾ ਹੈ।

**ਰਾਤੀ ਰੁਤੀ ਬਿਤੀ ਵਾਰ ॥ ਪਵਣ ਪਾਣੀ ਅਗਨੀ ਪਾਤਾਲ ॥ ਤਿਸੁ ਵਿਚਿ ਧਰਤੀ ਬਾਪਿ ਰਖੀ ਧਰਮ ਸਾਲ ॥ (ਪੰਨਾ ੨)**

ਇਸ ਲਈ ਜੇ ਕਰ ਵਿਸ਼ਵ ਸ਼ਾਂਤੀ ਚਾਹੁੰਦੇ ਹਾਂ ਤਾਂ ਉਸ ਇਕ ਅਕਾਲ ਪੁਰਖੁ ਦੇ ਹੁਕਮ ਨੂੰ ਅਪਨਾਉਣਾ ਪਵੇਗਾ, ਆਪਣੀ ਮਾਨਸਿਕਤਾ, ਉਸ ਧਰਮ ਅਨੁਸਾਰ ਬਣਾਉਣੀ ਪਵੇਗੀ। ਗੁਰੂ ਨਾਨਕ ਸਾਹਿਬ ਨੇ ਅਕਾਲ ਪੁਰਖੁ ਦਾ ਕਾਨੂੰਨ ਸਮਝਾਉਣ ਲਈ, ਸੱਚੇ ਗੁਰੂ ਦੁਆਰਾ ਬਖਸ਼ੇ ਸਬਦ ਦਾ ਮਾਰਗ, ਪਰਬਤਾਂ ਤੇ ਵਸ ਰਹੇ ਸਿਧਾਂ ਤੇ ਸਾਰੀ ਖਲਕਤ ਨੂੰ ਦੱਸਿਆ। ਸੁਧਾਰ ਮਨ ਪਿਛੇ ਚਲਣ ਨਾਲ ਨਹੀਂ ਹੋਣਾ ਹੈ, ਬਲਕਿ ਮਨ ਨੂੰ ਸਬਦ ਅਨੁਸਾਰ ਚਲਾਉਣ ਨਾਲ ਹੋਣਾ ਹੈ। ਅਕਾਲ ਪੁਰਖੁ ਹਰੇਕ ਸਰੀਰ ਵਿਚ ਮੌਜੂਦ ਹੈ, ਉਹ ਗੁਪਤ ਹੈ। ਗੁਰੂ ਦੇ ਦੱਸੇ ਰਾਹ ਤੇ ਤੁਰਨ ਵਾਲਾ ਮਨੁੱਖ ਮਾਇਆ ਦੇ ਬੰਧਨਾਂ ਤੋਂ ਮੁਕਤ ਰਹਿੰਦਾ ਹੈ। ਜੇ ਮਨੁੱਖ ਗੁਰ-ਸਬਦ ਵਿਚ ਜੁੜਿਆ ਹੈ, ਉਹ ਮਨ ਤੇ ਤਨ ਕਰ ਕੇ ਅਕਾਲ ਪੁਰਖੁ ਨਾਲ ਜੁੜਿਆ ਹੋਇਆ ਹੈ। ਮਨ ਦੇ ਪਿਛੇ ਤੁਰਨ ਵਾਲਾ ਮਨੁੱਖ ਜੰਮਦਾ ਮਰਦਾ ਰਹਿੰਦਾ ਹੈ। ਪਰ ਗੁਰਮੁਖਿ ਸੱਚੇ ਅਕਾਲ ਪੁਰਖੁ ਵਿਚ ਲੀਨ ਰਹਿੰਦਾ ਹੈ।

**ਘਟਿ ਘਟਿ ਗੁਪਤਾ ਗੁਰਮੁਖਿ ਮੁਕਤਾ ॥ ਅੰਤਰਿ ਬਾਹਰਿ ਸਬਦਿ ਸੁ ਜੁਗਤਾ ॥ ਮਨਮੁਖਿ ਬਿਨਸੈ ਆਵੈ ਜਾਇ ॥ ਨਾਨਕ ਗੁਰਮੁਖਿ ਸਾਚਿ ਸਮਾਇ ॥੧੩॥ (੯੩੯)**

ਗੁਰੂ ਨਾਨਕ ਸਾਹਿਬ ਨੇ ਜਪੁਜੀ ਸਾਹਿਬ ਦੀ ਪਹਿਲੀ ਪਉੜੀ ਵਿਚ ਇਸੇ ਕਾਨੂੰਨ ਦਾ ਹੀ ਜਿਕਰ ਕੀਤਾ ਹੈ। ਸਭ ਤੋਂ ਪਹਿਲਾਂ, ਉਸ ਵਿਸ਼ਵ ਸ਼ਾਂਤੀ ਪੈਦਾ ਕਰਨ ਵਾਲੇ ਨੂੰ ਸਮਝਣਾ ਪਵੇਗਾ, ਜਿਸ ਬਾਰੇ ਸਾਡੇ ਵਿਚ ਅਨੇਕਾਂ ਭੁਲੇਖੇ ਪਏ ਹੋਏ ਹਨ। ਹੋਰਨਾ ਧਰਮਾਂ ਜਾਂ ਮਜ਼ਹਬਾਂ ਨੇ ਪ੍ਰਮਾਤਮਾ/ਅੱਲ੍ਹਾ/ਗੌਡ ਨੂੰ ਆਪਣਾ ਵੱਖਰਾ ਤੇ ਨਿਜੀ ਸਮਝਿਆ ਹੈ, ਲੇਕਿਨ ਗੁਰੂ ਨਾਨਕ ਸਾਹਿਬ ਨੇ ਉਸ ਅਕਾਲ ਪੁਰਖੁ ਨੂੰ ਸਭ ਦਾ ਸਾਂਝਾ ਸਮਝਾਇਆ ਹੈ।

**ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ (੧)**

ਅਕਾਲ ਪੁਰਖੁ ਇਕ ਹੈ, ਤੇ ਉਹ ਹਰ ਥਾਂ ਇਕ ਰਸ ਵਿਆਪਕ ਹੈ। ਭਾਵ ਸਭ ਵਿਚ, ਤੇ ਸਭ ਥਾਂ, ਇਕੋ ਜਿਹਾ ਹੈ, ਤੇ ਕਿਸੇ ਤਰ੍ਹਾਂ ਦੀ ਕੋਈ ਵਾਧ ਘਾਟ ਨਹੀਂ ਹੈ, ਉਹ ਸਭ ਦਾ ਸਾਂਝਾ ਹੈ। ੴ ਸਿੱਖ ਧਰਮ ਦੀ ਬਾਕੀ ਧਰਮਾਂ ਨਾਲੋਂ ਵਿਲੱਖਣਤਾ ਦੀ ਇਹ ਪਹਿਲੀ ਨਿਸ਼ਾਨੀ ਹੈ।

ਗੁਰੂ ਨਾਨਕ ਸਾਹਿਬ ਨੇ ਅਕਾਲ ਪੁਰਖੁ ਦੀ ਅਜੇਹੀ ਪ੍ਰੀਭਾਸ਼ਾ ਦਿਤੀ ਹੈ, ਜਿਹੜੀ ਕਿ ਭਰਮਾਂ, ਵਹਿਮਾ, ਡਰ, ਨਫਰਤ, ਵੈਰ ਤੋਂ ਉਪਰ ਉਠ ਕੇ ਮਨੁੱਖ ਨੂੰ “**ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ**” ਦੀ ਦਿਸ਼ਾ ਵਲ ਆਪਣੇ ਆਪ ਲੈ ਜਾਂਦੀ ਹੈ। ਸਿੱਖੀ ਦਾ ਇਹ ਆਧਾਰ, ਮਨੁੱਖ ਨੂੰ ਸਫਲ ਜੀਵਨ ਦੇ ਵਿਕਾਸ ਦੀ ਦਿਸ਼ਾ ਵਲ ਲੈ ਜਾਂਦਾ ਹੈ, ਮਨ ਅੰਦਰ ਕੋਈ ਵੈਰ ਵਿਰੋਧ ਨਹੀਂ ਰਹਿੰਦਾ ਹੈ। ਗੁਰੂ ਸਾਹਿਬ ਜੀ ਨੇ ਦੱਸਿਆ ਹੈ ਕਿ ਅਕਾਲ ਪੁਰਖੁ ਨੂੰ ਪਾਉਣ ਦਾ ਤਰੀਕਾ ਸਿਰਫ ਉਸ ਨਾਲ ਪ੍ਰੇਮ ਹੀ ਹੈ। ਜਿਹੜੇ ਅਕਾਲ ਪੁਰਖੁ ਨਾਲ ਪ੍ਰੇਮ ਕਰਦੇ ਹਨ, ਉਨ੍ਹਾਂ ਨਾਲ, ਉਹ ਉਸ ਤੋਂ ਵੀ ਕਈ ਗੁਣਾ ਜਿਆਦਾ ਪਿਆਰ ਕਰਦਾ ਹੈ। ਨਿਤਨੇਮ ਦੀ ਬਾਣੀ ਸਵੱਯੋ ਪਾ:੧੦ ਵਿਚ ਅਸੀਂ ਹਰ ਰੋਜ਼ ਪੜਦੇ ਹਾਂ।

**ਸਾਚੁ ਕਹੋ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ ॥੯॥**

ਸਿੱਖ ਧਰਮ ਵਿਚ ਅਕਾਲ ਪੁਰਖੁ, ਗੁਰੂ ਅਤੇ ਮਨੁੱਖਤਾ ਨਾਲ ਪ੍ਰੇਮ ਦੀ ਬਹੁਤ ਮਹੱਤਤਾ ਹੈ। ਇਹੀ ਕਾਰਨ ਹੈ ਕਿ ਸਿੱਖ ਦੇ ਜੀਵਨ ਦਾ ਮੰਤਵ ਪ੍ਰੇਮ ਤੇ ਸਰਬੱਤ ਦਾ ਭਲਾ ਹੀ ਬਣ ਜਾਂਦਾ ਹੈ। ਅਰਦਾਸ ਦੇ ਅੰਤ ਵਿਚ ਹਰ ਸਿੱਖ ਇਹੀ ਕਹਿੰਦਾ ਹੈ। “**ਨਾਨਕ ਨਾਮ ਚੜ੍ਹਦੀ ਕਲਾ ॥ ਤੇਰੇ ਭਾਣੇ ਸਰਬੱਤ ਦਾ ਭਲਾ ॥**” ਮਨੁੱਖਤਾ ਨਾਲ ਪਿਆਰ ਦੀ ਭਾਵਨਾ ਪੈਦਾ ਕਰਨ ਨਾਲ ਸਿੱਖ ਦੀ ਮਾਨਸਿਕਤਾ ਸਭ ਤੋਂ ਉੱਤਮ ਤੇ ਨਿਰਾਲੀ ਹੋ ਜਾਂਦੀ ਹੈ।

ਪ੍ਰੇਮ ਤੇ ਸਰਬੱਤ ਦੇ ਭਲੇ ਵਿਚ ਉਹੀ ਮਨੁੱਖ ਪੂਰਾ ਉਤਰ ਸਕਦਾ ਹੈ, ਜਿਹੜਾ ਅਕਾਲ ਪੁਰਖੁ ਦੇ ਹੁਕਮ ਨੂੰ ਸਮਝ ਲੈਂਦਾ ਹੈ ਤੇ ਉਸ ਦੀ ਰਜ਼ਾ ਵਿਚ ਰਹਿਣਾ ਕਬੂਲ ਕਰ ਲੈਂਦਾ ਹੈ। ਅਸਲੀ ਮਨੁੱਖ ਉਹੀ ਹੈ ਜੋ ਕਿ ਸਾਰਿਆਂ ਵਿੱਚ ਉਸ ਅਕਾਲ ਪੁਰਖੁ ਨੂੰ ਵੇਖਦਾ ਹੈ, ਕਿਉਂਕਿ ਅਜੇਹਾ ਮਨੁੱਖ ਹੀ ਉਸ ਅਕਾਲ ਪੁਰਖੁ ਦੇ ਭੇਦ ਨੂੰ ਸਮਝਣ ਦੀ ਦਿਸ਼ਾ ਵਲ ਜਾ ਸਕਦਾ ਹੈ।

**ਸਭ ਮਹਿ ਸਚਾ ਏਕੋ ਸੋਈ ਤਿਸ ਕਾ ਕੀਆ ਸਭੁ ਕਛੁ ਹੋਈ ॥ ਹੁਕਮੁ ਪਛਾਨੈ ਸੁ ਏਕੋ ਜਾਨੈ ਬੰਦਾ ਕਹੀਐ ਸੋਈ ॥੩॥” (੧੩੫੦)**

ਗੁਰੂ ਨਾਨਕ ਸਾਹਿਬ ਨੇ ਤਾਂ ਜਪੁਜੀ ਸਾਹਿਬ ਦੀ ਪਹਿਲੀ ਪੌੜੀ ਵਿੱਚ ਹੀ ਸਮਝਾ ਦਿੱਤਾ ਹੈ ਕਿ ਜੇ ਕਰ ਅਕਾਲ ਪੁਰਖੁ ਨੂੰ ਪਾਉਣਾ ਹੈ ਤਾਂ ਅਕਾਲ ਪੁਰਖੁ ਦੇ ਹੁਕਮੁ ਤੇ ਉਸ ਦੀ ਰਜਾ ਅਨੁਸਾਰ ਚਲਣਾ ਪਵੇਗਾ ਜੋ ਕਿ ਧੁਰ ਤੋਂ ਹੀ ਜੀਵ ਦੇ ਨਾਲ ਲਿਖਿਆ ਹੋਇਆ ਹੈ।

**“ਕਿਵ ਸਚਿਆਰਾ ਹੋਈਐ ਕਿਵ ਕੂੜੈ ਤੁਟੈ ਪਾਲਿ ॥ ਹੁਕਮਿ ਰਜਾਈ ਚਲਣਾ ਨਾਨਕ ਲਿਖਿਆ ਨਾਲਿ ॥੧॥” (੧)**

ਜਦੋਂ ਮਨੁੱਖ ਨੂੰ ਹੁਕਮਿ ਵਿਚ ਚੱਲਣ ਦੀ ਜਾਚ ਆ ਜਾਂਦੀ ਹੈ, ਤਾਂ ਫਿਰ ਉਸ ਨੂੰ ਜੇ ਕਰ ਗੁਰਮਤਿ ਅਨੁਸਾਰ ਕੋਈ ਵੀ ਕੰਮ ਕਰਦਾ ਹੈ, ਤਾਂ ਉਸ ਦੇ ਅੰਦਰ ਕੋਈ ਖਿਝ ਜਾਂ ਨਫਰਤ ਪੈਦਾ ਨਹੀਂ ਹੁੰਦੀ ਹੈ, ਤੇ ਉਹ ਹਮੇਸ਼ਾਂ ਚੜ੍ਹਦੀ ਕਲਾ ਵਿਚ ਰਹਿੰਦਾ ਹੈ। ਜੀਵਨ ਵਿਚ ਅਕਾਲ ਪੁਰਖੁ ਦੇ ਹੁਕਮੁ ਅਨੁਸਾਰ ਚਲਣ ਤੇ ਉਸ ਦੇ ਨਾਲ ਪ੍ਰੇਮ ਦੀ ਖੇਲ ਖੇਲਣ ਲਈ, ਗੁਰੂ ਸਾਹਿਬ ਦੇ ਦੱਸੇ ਗਏ ਮਾਰਗ ਤੇ ਚਲਣਾ ਬਹੁਤ ਜ਼ਰੂਰੀ ਹੈ।

**ਜਉ ਤਉ ਪ੍ਰੇਮ ਖੇਲਣ ਕਾ ਚਾਉ ॥ ਸਿਰੁ ਧਰਿ ਤਲੀ ਗਲੀ ਮੇਰੀ ਆਉ ॥ ਇਤੁ ਮਾਰਗਿ ਪੈਰੁ ਧਰੀਜੈ ॥ ਸਿਰੁ ਦੀਜੈ ਕਾਣਿ ਨ ਕੀਜੈ ॥ ੨੦ ॥ (੧੪੧੨)**

ਗੁਰਮਤਿ ਦੇ ਮਾਰਗ ਤੇ ਚਲਣ ਨਾਲ ਸਿੱਖ ਦਾ ਮਨੋਬਲ ਉੱਚਾ ਹੋ ਜਾਂਦਾ ਹੈ। ਉਸ ਨੂੰ ਕਦੀ ਬਲੱਡ ਪਰੈਸ਼ਰ ਵਰਗੀ ਬੀਮਾਰੀ ਜਾਂ ਕੋਈ ਹੋਰ ਮਾਨਸਿਕ ਤਨਾਉ ਨਹੀਂ ਰਹਿੰਦਾ ਹੈ।

ਅੰਮ੍ਰਿਤ ਵੇਲੇ ਉੱਠਣ ਨਾਲ ਸਿੱਖ ਵਿਚ ਚੁਸਤੀ ਆ ਜਾਂਦੀ ਹੈ। ਉਸ ਅੰਦਰ ਉੱਦਮ ਨਾਲ ਕੰਮ ਕਰਨ ਦੀ ਭਾਵਨਾਂ ਆਪਣੇ ਆਪ ਪੈਦਾ ਹੋ ਜਾਂਦੀ ਹੈ। ਸਵੇਰ ਵੇਲੇ ਸਾਫ ਹਵਾ ਤੇ ਸ਼ਾਂਤ ਮਹੌਲ ਮਿਲਦਾ ਹੈ। ਸਾਫ ਅਤੇ ਤਾਜ਼ੀ ਹਵਾ ਮਿਲਣ ਨਾਲ ਸਿਹਤ ਠੀਕ ਰਹਿੰਦੀ ਹੈ। ਸ਼ਾਂਤੀ ਦੇ ਮਹੌਲ ਵਿਚ ਪੜ੍ਹਾਈ ਚੰਗੀ ਤਰ੍ਹਾਂ ਹੁੰਦੀ ਹੈ। ਕੋਈ ਸ਼ੋਰ ਸ਼ਰਾਬਾ ਨਾ ਹੋਣ ਕਰਕੇ ਇਨਸਾਨ ਚੰਗੀ ਤਰ੍ਹਾਂ ਡੂੰਘੀ ਸੋਚ ਵਿਚਾਰ ਕਰ ਸਕਦਾ ਹੈ। ਕਈ ਮੁਸ਼ਕਲਾਂ ਦਾ ਹਲ ਜੋ ਦਿਨ ਦੀ ਥਕਾਵਟ ਕਰਕੇ ਨਹੀਂ ਮਿਲਦਾ ਹੈ। ਇਸ ਵਾਤਾਵਰਨ ਵਿਚ ਆਸਾਨੀ ਨਾਲ ਮਿਲ ਜਾਂਦਾ ਹੈ। ਸਵੇਰੇ ਉੱਠਣ ਕਰਕੇ ਸਾਰੇ ਕੰਮ ਸਮੇਂ ਸਿਰ ਹੋ ਜਾਂਦੇ ਹਨ। ਇਸ ਲਈ ਮਨੁੱਖ ਨੂੰ ਕਿਸੇ ਵੀ ਕੰਮ ਵਿਚ ਕਦੀ ਦੇਰੀ ਨਹੀਂ ਹੁੰਦੀ ਹੈ। ਜੀਵਨ ਵਿਚ ਉੱਠਣੀ ਅਤੇ ਮਨੋਬਲ ਨੂੰ ਉੱਚਾ ਕਰਨ ਲਈ ਹਰੇਕ ਕੰਮ ਨੂੰ ਸਮੇਂ ਸਿਰ ਕਰਨ ਦੀ ਆਦਤ ਪਾਉਣੀ ਬਹੁਤ ਜ਼ਰੂਰੀ ਹੈ।

**ਅੰਮ੍ਰਿਤ ਵੇਲਾ ਸਚੁ ਨਾਉ ਵਡਿਆਈ ਵੀਚਾਰੁ ॥ ਕਰਮੀ ਆਵੈ ਕਪੜਾ ਨਦਰੀ ਮੋਖੁ ਦੁਆਰੁ ॥ ਨਾਨਕ ਏਵੈ ਜਾਣੀਐ ਸਭੁ ਆਪੇ ਸਚਿਆਰੁ ॥੪॥ (੨)**

ਅੰਮ੍ਰਿਤ ਵੇਲੇ ਦੀ ਸਿਖਿਆ, ਸਮੇਂ ਦੀ ਕਦਰ ਅਤੇ ਸਮੇਂ ਦੀ ਪਾਬੰਦੀ ਸਿਖਾ ਦਿੰਦੀ ਹੈ। ਗੁਰਮਤਿ ਦਾ ਮਾਰਗ ਸਿੱਖ ਦਾ ਮਨੋਬਲ ਉੱਚਾ ਕਰਨ ਦੇ ਨਾਲ ਨਾਲ, ਸਰੀਰਕ ਤੰਦਰੁਸਤੀ ਵੀ ਪੈਦਾ ਕਰਦਾ ਹੈ। ਸਾਫ ਅਤੇ ਲੋੜ ਅਨੁਸਾਰ ਖਾਣ ਨਾਲ ਸਿਹਤ ਠੀਕ ਰਹਿੰਦੀ ਹੈ। ਸਿਹਤ ਠੀਕ ਹੈ ਤਾਂ ਬੀਮਾਰੀਆਂ ਵੀ ਘੱਟ ਹੀ ਹੁੰਦੀਆਂ ਹਨ। ਡਾਕਟਰ ਕੋਲ ਜਾਣ ਦੀ ਲੋੜ ਨਹੀਂ ਪੈਦੀ ਹੈ। ਘਟੀਆ ਅਤੇ ਫਾਲਤੂ ਖਾਣਾਂ ਖਾਣ ਦੀ ਆਦਤ ਨਹੀਂ ਪੈਦੀ ਹੈ। ਇਸ ਨਾਲ ਮਨੁੱਖ ਫਜ਼ੂਲ ਖਰਚੀ ਤੋਂ ਬਚਿਆ ਰਹਿੰਦਾ ਹੈ।

**ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥ ਜਿਤੁ ਖਾਏ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥੧॥ ਰਹਾਉ ॥ (੧੬)**

ਗੁਰੂ ਦਾ ਸਿੱਖ ਆਪਣਾ ਲਿਬਾਸ ਵਾਤਾਵਰਨ ਤੇ ਉਸ ਦੇ ਸਰੀਰ ਦੀ ਲੋੜ ਅਨੁਸਾਰ ਪਹਿਨਦਾ ਹੈ। ਉਹ ਤਰ੍ਹਾਂ ਤਰ੍ਹਾਂ ਦੇ ਚਲ ਰਹੇ ਫੈਸ਼ਨਾਂ ਵਿਚ ਆਪਣੀ ਖੂਨ ਪਸੀਨੇ ਦੀ ਕਮਾਈ ਬਰਬਾਦ ਨਹੀਂ ਕਰਦਾ। ਸਰੀਰ ਦੀ ਲੋੜ ਅਨੁਸਾਰ ਕਪੜਾ ਪਹਿਨਣ ਕਰਕੇ ਉਸ ਦੀ ਸਿਹਤ ਵੀ ਠੀਕ ਰਹਿੰਦੀ ਹੈ। ਤਨ ਨਾ ਤਾਂ ਘੁਟਿਆ ਮਹਿਸੂਸ ਹੁੰਦਾ ਹੈ ਅਤੇ ਨਾ ਹੀ ਚਲਣ ਸਮੇਂ, ਉਸ ਦੇ ਕੱਪੜੇ ਇਧਰ ਉਧਰ ਫਸਦੇ ਹਨ। ਇਸ ਤਰ੍ਹਾਂ ਦੁਰਘੱਟਨਾਂ ਤੋਂ ਵੀ ਬਚਿਆ ਰਹਿੰਦਾ ਹੈ।

**ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥ ਜਿਤੁ ਪੈਏ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥ ੧ ॥ ਰਹਾਉ ॥ (੧੬)**

ਜੇ ਕਰ ਸਰੀਰ ਤੰਦਰੁਸਤ ਹੈ ਤੇ ਲਿਬਾਸ ਠੀਕ ਪਹਿਨਿਆ ਹੋਇਆ ਹੈ ਤਾਂ ਮਨੁੱਖ ਦੇ ਅੰਦਰ ਉੱਦਮ ਤੇ ਹਿੰਮਤ ਆਪਣੇ ਆਪ ਆ ਜਾਂਦੀ ਹੈ। ਉਹ ਹਰ ਕੰਮ ਕਰਨ ਵਿਚ ਤੱਤਪਰ ਰਹਿੰਦਾ ਹੈ। ਉੱਦਮ ਨਾਲ ਉਹ ਚੰਗੀ ਪੜ੍ਹਾਈ ਕਰਦਾ ਹੈ, ਚੰਗੀ ਮਿਹਨਤ ਕਰਦਾ ਹੈ, ਜਿਸ ਸਦਕਾ ਉਹ ਤਰੱਕੀ ਕਰਦਾ ਰਹਿੰਦਾ ਹੈ। ਆਮਦਨ ਵਿਚ ਵਾਧਾ ਵੀ ਹੁੰਦਾ ਰਹਿੰਦਾ ਹੈ। ਜੀਵਨ ਵਿਚ ਉੱਚੀ ਸਫਲਤਾ ਪਾਉਣ ਲਈ ਕਈ ਵਾਰੀ ਵੱਡਾ ਹਮਲਾ ਮਾਰਨਾ ਪੈਂਦਾ ਹੈ। ਮੰਜਲ ਤੇ ਪਹੁੰਚਣ ਲਈ, ਚੁਸਤੀ ਫੁਰਤੀ ਅਤੇ ਹਿੰਮਤ ਹੀ ਕੰਮ ਆਉਂਦੀ ਹੈ। ਇਤਹਾਸ ਇਸ ਗਲ ਦਾ ਗਵਾਹ ਹੈ ਕਿ ਗੁਰੂ ਦੇ ਸਿੱਖਾਂ ਨੇ ਅਨੇਕਾਂ ਹੀ ਸਫਲਤਾਵਾਂ ਉੱਦਮ ਤੇ ਉੱਚੀ ਮਾਨਸਿਕਤਾ ਹੋਣ ਕਰਕੇ ਪ੍ਰਾਪਤ ਕੀਤੀਆਂ।

**ਸਲੋਕੁ ਮਃ ੫ ॥ ਉਦਮੁ ਕਰੇਦਿਆ ਜੀਉ ਤੂੰ ਕਮਾਵਦਿਆ ਸੁਖ ਭੁੰਚੁ ॥ ਧਿਆਇਦਿਆ ਤੂੰ ਪ੍ਰਭੁ ਮਿਲੁ ਨਾਨਕ ਉਤਰੀ ਚਿੰਤ ॥੧॥ (੫੨੨)**

ਕਿਸੇ ਕਾਰਨ ਜੇ ਕਰ ਜਿਆਦਾ ਧਨ ਦੀ ਲੋੜ ਹੈ ਤਾਂ ਜਿਆਦਾ ਮਿਹਨਤ ਕਰੋ। ਇਹ ਧਿਆਨ ਰੱਖਣਾ ਹੈ ਕਿ ਲੋਭ, ਲਾਲਚ, ਇਨਸਾਨ ਨੂੰ ਗਲਤ ਪਾਸੇ ਲੈ ਕੇ ਜਾਂਦੇ ਹਨ। ਚੋਰੀ, ਹੋਰਾ ਫੇਰੀ, ਧੋਖਾ, ਮਨੁੱਖ ਦੇ ਅੰਦਰ ਹੀਣਤਾ ਪੈਦਾ ਕਰਦੇ ਹਨ। ਗੁਰਸਿੱਖ ਨੇ ਹੰਕਾਰ, ਨਫਰਤ, ਹੀਣਤਾ, ਈਰਖਾ, ਸਾੜਾ ਆਦਿ ਤੋਂ ਉਪਰ ਉਠਣਾ ਹੈ। ਇਹ ਤਾਂ ਹੀ ਸੰਭਵ ਹੈ ਜੇ ਕਰ ਮਨੁੱਖ ਉਦਮੀ ਹੈ ਤੇ ਸੱਚ ਦੇ ਮਾਰਗ ਤੇ ਚਲਦਾ ਹੈ। ਗੁਰਸਿੱਖ ਵਿਕਾਰੀ ਮਨੁੱਖਾਂ ਦੀ ਸੰਗਤ ਕਰਕੇ ਆਪਣੇ ਗੁਣ ਨਹੀਂ ਗਵਾਉਂਦਾ ਹੈ।

ਜਦੋਂ ਸਾਨੂੰ ਪਤਾ ਹੈ ਕਿ ਇਕ ਦਿਨ ਮਰਨਾ ਹੈ ਤੇ ਮੁੜ ਇਥੇ ਵਾਪਿਸ ਨਹੀਂ ਆਉਣਾ ਹੈ, ਇਸ ਲਈ ਨਾਸਵੰਤ ਦੁਨੀਆਂ ਨਾਲ

ਪ੍ਰੀਤ ਲਾ ਕੇ ਆਪਣੇ ਇਸ ਮਨੁੱਖਾ ਜੀਵਨ ਨੂੰ ਵਿਅਰਥ ਗਵਾਉਣਾ ਨਹੀਂ ਚਾਹੀਦਾ। ਸੱਚ ਤੇ ਧਰਮ ਹੀ ਬੋਲਣਾ ਚਾਹੀਦਾ ਹੈ, ਝੂਠ ਨਹੀਂ ਬੋਲਣਾ ਚਾਹੀਦਾ। ਗੁਰੂ ਸਾਹਿਬ ਨੇ ਗੁਰਬਾਣੀ ਦੁਆਰਾ ਜੋ ਸੱਚ ਦਾ ਮਾਰਗ ਦੱਸਿਆ ਹੈ, ਉਸ ਅਨੁਸਾਰ ਮੁਰੀਦਾਂ ਵਾਂਗ ਚਲਣਾ ਚਾਹੀਦਾ ਹੈ।

**ਬੋਲੀਐ ਸਚੁ ਧਰਮੁ ਝੂਠੁ ਨ ਬੋਲੀਐ ॥ ਜੋ ਗੁਰੁ ਦਸੈ ਵਾਟੁ ਮੁਰੀਦਾ ਜੋਲੀਐ ॥੩॥ (੪੮੮)**

If money is lost nothing is lost. If Health is lost something is lost. If Trust is lost then everything is lost.

ਇਸ ਲਈ ਅਕਾਲ ਪੁਰਖੁ ਤੇ ਗੁਰੂ ਦਾ ਵਿਸ਼ਵਾਸ ਨਹੀਂ ਗਵਾਉਣਾ ਹੈ। ਅਕਾਲ ਪੁਰਖੁ ਦੇ ਹੁਕਮੁ ਅਨੁਸਾਰ ਚਲਣਾ ਹੈ ਤੇ ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ ਤੇ ਚਲਣਾ ਹੈ। ਫੋਕੀਆਂ ਰਵਾਇਤਾਂ ਮਨੁੱਖ ਦੀ ਮਾਨਸਿਕ ਸਥਿਤੀ ਕਮਜ਼ੋਰ ਕਰ ਦਿੰਦੀਆਂ ਹਨ, ਇਸ ਲਈ ਗੁਰੂ ਸਾਹਿਬ ਨੇ ਨਾ ਤਾਂ ਰਵਾਇਤਾਂ ਪ੍ਰਵਾਨ ਕੀਤੀਆਂ ਹਨ ਤੇ ਨਾ ਹੀ ਰਵਾਇਤੀ ਤੌਰ ਤੇ ਟੇਕਿਆ ਮੱਥਾ ਪ੍ਰਵਾਨ ਕੀਤਾ ਹੈ। ਕਾਮ ਕ੍ਰੋਧ, ਲੋਭ ਤੇ ਕਾਬੂ ਪਾਉਣਾ ਹੈ, ਅਤੇ ਸੱਚ ਦੇ ਮਾਰਗ ਤੇ ਚਲਣਾ ਹੈ। ਸੱਚ ਬੋਲਣ ਨਾਲ ਮਨੁੱਖ ਦਾ ਵਿਸ਼ਵਾਸ ਕਾਇਮ ਰਹਿੰਦਾ ਹੈ। ਹਰ ਕੋਈ ਉਸ ਨੂੰ ਪਸੰਦ ਕਰਦਾ ਹੈ। ਭਰੋਸੇ ਕਾਰਣ ਉਸ ਨੂੰ ਆਪਣੇ ਕੰਮ ਅਤੇ ਵਪਾਰ ਵਿਚ ਹਮੇਸ਼ਾਂ ਲਾਭ ਰਹਿੰਦਾ ਹੈ। ਗੁਰੂ ਸਾਹਿਬ ਦੇ ਦੱਸੇ ਮਾਰਗ ਅਨੁਸਾਰ ਧਰਮ ਦੀ ਕਮਾਈ ਕਰਨੀ ਹੈ। ਅਜੇਹੇ ਗੁਣ ਵਾਲੇ ਮਨੁੱਖ ਦੀ ਇਸ ਜਹਾਨ ਵਿਚ ਉਸਤਤ ਹੁੰਦੀ ਹੈ।

**ਕਾਮਿ ਕਰੋਧਿ ਨ ਮੋਹਿਐ ਬਿਨਸੈ ਲੋਭੁ ਸੁਆਨੁ ॥ ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ (੧੩੫, ੧੩੬)**

ਜਿਸ ਮਨੁੱਖ ਦਾ ਮਨ ਗੁਰੂ ਦੀ ਮਤਿ ਲੈ ਕੇ ਸੁਆਦ ਨਾਲ ਅਕਾਲ ਪੁਰਖੁ ਦੇ ਗੁਣ ਗਾਇਨ ਕਰਨ ਲੱਗ ਪੈਂਦਾ ਹੈ, ਉਹ ਮਨੁੱਖ ਖਲੋਤਿਆਂ, ਬੈਠਦਿਆਂ, ਉੱਠਦਿਆਂ, ਰਸਤੇ ਵਿਚ ਤੁਰਦਿਆਂ, ਹਰ ਵੇਲੇ ਅਕਾਲ ਪੁਰਖੁ ਦਾ ਨਾਮੁ ਜਪਦਾ ਰਹਿੰਦਾ ਹੈ। ਅਜੇਹਾ ਮਨੁੱਖ ਸਦਾ ਗੁਰੂ ਦੇ ਬਚਨਾਂ ਵਿਚ ਮਗਨ ਰਹਿੰਦਾ ਹੈ ਅਤੇ ਗੁਰੂ ਦਾ ਉਪਦੇਸ਼ ਉਸ ਨੂੰ ਵਿਕਾਰਾਂ ਤੋਂ ਖਲਾਸੀ ਪਾਉਣ ਦਾ ਸਿੱਧਾ ਰਸਤਾ ਦੱਸਦਾ ਰਹਿੰਦਾ ਹੈ।

**ਖਰੇ ਖਰੋਏ ਬੈਠਤ ਉਠਤ ਮਾਰਗਿ ਪੰਥਿ ਧਿਆਵੈਗੋ ॥ ਸਤਿਗੁਰ ਬਚਨ ਬਚਨ ਹੈ ਸਤਿਗੁਰੁ ਪਾਧਰੁ ਮੁਕਤਿ ਜਨਾਵੈਗੋ ॥੫॥ (੧੩੦੯)**

ਗੁਰੂ ਗਰੰਥ ਸਾਹਿਬ ਵਿਚ ਸਮਝਾਈ ਗਈ ਫਿਲਾਸਫੀ ਆਮ ਵਿਦਵਾਨਾਂ ਵਾਂਗ ਖਿਆਲੀ ਪੁਲ ਬਣਾਉਣ ਵਾਲੀ ਨਹੀਂ ਹੈ। ਜੀਵਨ ਵਿਚ ਅਨੰਦ ਮਾਨਣ ਲਈ ਸਹੀ ਸੋਚ ਜਰੂਰੀ ਹੈ। ਗੁਰੂ ਨਾਨਕ ਸਾਹਿਬ ਨੇ ਨਾਮੁ ਦਾ ਵਿਸ਼ਾਲ ਮਾਰਗ ਦੱਸਿਆ ਜੋ ਕਿ ਸਿਰਫ ਰਵਾਇਤਾ ਤਕ ਸੀਮਿਤ ਨਹੀਂ, ਬਲਕਿ ਸਮੁੱਚੀ ਜੀਵਨ ਜਾਚ ਹੈ, ਜਿਸ ਅਨੁਸਾਰ ਸੱਚ ਦਾ ਗਿਆਨ, ਹੁਕਮੁ ਅਨੁਸਾਰ ਚਲਣਾ, ਠੀਕ ਕਰਮ ਕਰਨੇ, ਪੰਜ ਵਿਕਾਰਾਂ ਤੇ ਕਾਬੂ ਕਰਨਾ, ਗਿਆਨ ਇੰਦਰੀਆਂ ਨੂੰ ਗੁਰਮਤਿ ਅਨੁਸਾਰ ਚਲਾਉਣਾਂ ਆਦਿ ਵਡਮੁੱਲੇ ਗੁਣ ਸ਼ਾਮਲ ਹਨ। ਇਸ ਦੀਆਂ ਕੁਝ ਹੇਠ ਲਿਖੀਆਂ ਉਦਾਹਰਣਾਂ ਹਨ।

⇒ ਸੰਸਾਰ ਨੂੰ ਤਿਆਗਣਾ ਨਹੀਂ ਸਗੋਂ ਇਸ ਵਿਚ ਰਹਿੰਦਿਆਂ ਇਸ ਦੀ ਉਸਾਰੀ ਤੇ ਵਿਕਾਸ ਵਿਚ ਹਿੱਸਾ ਪਾਉਣਾ ਹੈ। ਸੇਵਾ ਪਰਉਪਕਾਰ ਲਈ ਕਰਨੀ ਹੈ ਤਾਂ ਜੋ ਅਕਾਲ ਪੁਰਖੁ ਦੇ ਦਰ ਤੇ ਪਰਵਾਨ ਹੋ ਸਕੀਏ। ਨਿਸ਼ਕਾਮ ਸੇਵਾ ਨਾਲ ਮਨ ਵਿੱਚ ਨਿਮਰਤਾ ਅਤੇ ਭਗਤੀ ਭਾਵਨਾ ਵੱਧਦੀ ਹੈ ਤੇ ਹੰਕਾਰ ਘੱਟਦਾ ਹੈ।

**ਵਿਚਿ ਦੁਨੀਆ ਸੇਵ ਕਮਾਈਐ ॥ ਤਾ ਦਰਗਹ ਬੈਸਣੁ ਪਾਈਐ ॥ ਕਹੁ ਨਾਨਕ ਬਾਹ ਲੁਡਾਈਐ ॥ ੪ ॥ ੩੩ ॥ (੨੫-੨੬)**

⇒ ਜਿਵੇਂ ਪਾਣੀ ਵਿਚ ਉੱਗਿਆ ਹੋਇਆ ਕੌਲ ਫੁੱਲ ਗੰਦੇ ਪਾਣੀ ਨਾਲੋਂ ਨਿਰਾਲਾ ਰਹਿੰਦਾ ਹੈ, ਨਦੀ ਵਿਚ ਤਰਦੀ ਮੁਰਗਾਈ ਪਾਣੀ ਵਿਚ ਤਰਦੀ ਰਹਿੰਦੀ ਹੈ, ਪਰ ਉਸ ਦੇ ਖੰਭ ਪਾਣੀ ਨਾਲ ਨਹੀਂ ਭਿੱਜਦੇ, ਠੀਕ ਇਸੇ ਤਰ੍ਹਾਂ ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਨਾਮੁ ਜਪਿਆਂ, ਇਸ ਸੰਸਾਰ ਵਿਚ ਨਿਰਲੇਪ ਰਹਿ ਕੇ ਵਿਚਰਨਾ ਹੈ।

**ਜੈਸੇ ਜਲ ਮਹਿ ਕਮਲੁ ਨਿਰਾਲਮੁ ਮੁਰਗਾਈ ਨੈ ਸਾਣੇ ॥ ਸੁਰਤਿ ਸਬਦਿ ਭਵ ਸਾਗਰੁ ਤਰੀਐ ਨਾਨਕ ਨਾਮੁ ਵਖਾਣੇ ॥ (੯੩੮)**

⇒ ਆਮ ਸਥਾਨਾਂ ਜਾਂ ਤੀਰਥਾਂ ਦੀ ਯਾਤਰਾ ਕਰਨ ਦਾ ਕੋਈ ਲਾਭ ਨਹੀਂ। ਅਸਲੀ ਤੀਰਥੁ ਨਾਮੁ ਹੈ, ਜਿਹੜਾ ਸਬਦ ਵੀਚਾਰ ਦੁਆਰਾ ਪੈਦਾ ਹੋਏ ਅੰਤਰਿ ਗਿਆਨੁ ਨਾਲ ਹੁੰਦਾ ਹੈ। ਸਤਿਗੁਰੂ ਦਾ ਬਖਸ਼ਿਆ ਇਹ ਸੱਚਾ ਗਿਆਨ ਸਦਾ ਕਾਇਮ ਰਹਿਣ ਵਾਲਾ ਤੀਰਥ-ਅਸਥਾਨ ਹੈ।

**ਤੀਰਥਿ ਨਾਵਣ ਜਾਉ ਤੀਰਥੁ ਨਾਮੁ ਹੈ ॥ ਤੀਰਥੁ ਸਬਦ ਬੀਚਾਰੁ ਅੰਤਰਿ ਗਿਆਨੁ ਹੈ ॥ (੬੮੭)**

⇒ ਬੁਰਾਈ ਕਰਨ ਵਾਲੇ ਨਾਲ ਵੀ ਭਲਾਈ ਕਰਨੀ ਹੈ ਤਾਂ ਜੋ ਉਸ ਵਿਚ ਕੁਝ ਸੁਧਾਰ ਆ ਸਕੇ। ਆਪਣੇ ਅੰਦਰ ਕਿਸੇ ਤਰ੍ਹਾਂ ਦਾ ਗੁੱਸਾ ਨਹੀਂ ਕਰਨਾ ਹੈ ਤੇ ਮਨ ਨੂੰ ਸ਼ਾਂਤ ਰੱਖਣਾ ਹੈ। ਸਵੈ ਕਾਬੂ ਕਰਨ ਦੇ ਨਾਲ ਨਾਲ ਆਪਣੇ ਅੰਦਰ ਸਬਰ ਸੰਤੋਖ ਤੇ ਖਿਮਾਂ ਦੀ ਭਾਵਨਾਂ ਪੈਦਾ ਕਰਨੀ ਹੈ। ਇਸ ਤਰ੍ਹਾਂ ਸਰੀਰ ਨੂੰ ਕੋਈ ਮਾਨਸਿਕ ਰੋਗ ਨਹੀਂ ਲੱਗਦਾ ਤੇ ਚੰਗੇ ਗੁਣਾਂ ਵਿਚ ਵਾਧਾ ਹੁੰਦਾ ਰਹਿੰਦਾ ਹੈ।

**ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਵਾਇ ॥ ਦੇਹੀ ਰੋਗੁ ਨ ਲਗਈ ਪਲੈ ਸਭੁ ਕਿਛੁ ਪਾਇ ॥੭੮॥ (੧੩੮੧, ੧੩੮੨)**

⇒ ਦੂਸਰਿਆਂ ਨੂੰ ਸੁਧਾਰਨ ਤੋਂ ਪਹਿਲਾਂ ਆਪਣੇ ਆਪ ਨੂੰ ਸੁਧਾਰਨਾ ਹੈ। ਗੁਰੂ ਦਾ ਸਿੱਖ ਗੁਰਬਾਣੀ ਦੀ ਸਿਖਿਆ ਨਾਲ ਪਹਿਲਾਂ ਆਪਣੇ ਮਨ ਵਿਚੋਂ ਪੰਜੇ ਵਿਕਾਰ ਬਾਹਰ ਕੱਢਦਾ ਹੈ, ਤੇ ਫਿਰ ਹੋਰਨਾਂ ਦੇ ਅੰਦਰ ਗੁਰਬਾਣੀ ਲਈ ਰੀਝ ਪੈਦਾ ਕਰਦਾ ਹੈ। ਪਹਿਲਾਂ ਉਹ ਆਪਣੇ ਹਿਰਦੇ ਵਿਚ ਅਕਾਲ ਪੁਰਖੁ ਦੇ ਨਾਮ ਦਾ ਜਾਪ ਕਰਦਾ ਹੈ ਤੇ ਫਿਰ ਸਾਰਿਆਂ ਨੂੰ ਇਸ ਪਾਰੇ ਤੌਰਨ ਲਈ ਪ੍ਰੇਰਣਾ ਦਿੰਦਾ ਹੈ।

**ਪ੍ਰਥਮੇ ਮਨੁ ਪਰਬੋਧੈ ਅਪਨਾ ਪਾਛੈ ਅਵਰ ਰੀਝਾਵੈ ॥ ਰਾਮ ਨਾਮੁ ਜਪੁ ਹਿਰਦੈ ਜਾਏ ਮੁਖ ਤੇ ਸਗਲ ਸੁਨਾਵੈ ॥੨॥ (੩੮੧)**

⇒ ਗੁਰੂ ਨਾਨਕ ਸਾਹਿਬ ਨੇ ਵਰਤਮਾਨ ਸੁਧਾਰਨ ਤੇ ਜੋਰ ਦਿੱਤਾ ਹੈ। ਮਰਨ ਤੋਂ ਬਾਅਦ ਮੁਕਤੀ ਪ੍ਰਾਪਤ ਕਰਨ ਦਾ ਕੀ ਲਾਭ ਹੋ ਸਕਦਾ ਹੈ। ਸਮਾਜਕ ਜੀਵਨ ਵਿਚ ਵਿਚਰਦਿਆਂ ਗੁਰਮਤਿ ਦੇ ਮਾਰਗ ਅਨੁਸਾਰ ਚਲ ਕੇ ਮੁਕਤੀ ਪ੍ਰਾਪਤ ਕਰਨੀ ਹੈ। ਮਨੁੱਖ ਨੂੰ ਜੰਗਲਾਂ ਵਿਚ ਜਾਣ ਦੀ ਲੋੜ ਨਹੀਂ ਹੈ, ਆਪਣੇ ਪਰਵਾਰ ਵਿਚ ਹੀ ਰਹਿੰਦਿਆਂ ਉੱਚੀ ਆਤਮਕ ਅਵਸਥਾ ਪ੍ਰਾਪਤ ਹੋ ਸਕਦੀ ਹੈ।

*ਸਤਿਗੁਰ ਕੀ ਐਸੀ ਵਡਿਆਈ ॥ ਪੁਤ੍ਰ ਕਲਤ੍ਰ ਵਿਚੇ ਗਤਿ ਪਾਈ ॥੨॥ (੬੬੧)*

⇒ ਪਰ ਇਹ ਮੁਕਤੀ ਤਾਂ ਹੀ ਪ੍ਰਾਪਤ ਹੋ ਸਕਦੀ ਹੈ, ਜੇ ਕਰ ਮਨ ਤੇ ਕਾਬੂ ਪਾਇਆ ਜਾਵੇ, ਮਨ ਨੂੰ ਦੁਨੀਆਂ ਦੇ ਵਿਖਾਵਿਆਂ ਦੀ ਬਜਾਏ ਗੁਰਮਤਿ ਦੇ ਮਾਰਗ ਵੱਲ ਤੋਰਿਆ ਜਾਵੇ।

ਅੱਜਕਲ ਦੇ ਸਿੱਖਾਂ ਤੇ ਗੁਰੂ ਸਾਹਿਬਾਂ ਦੇ ਸਮੇਂ ਦੇ ਸਿੱਖਾਂ ਵਿਚ ਬਹੁਤ ਅੰਤਰ ਹੋ ਗਿਆ ਹੈ। ਅੱਜ ਦਾ ਸਿੱਖ ਮਾਇਆਧਾਰੀ ਹੋ ਗਿਆ ਹੈ ਤੇ ਗੁਰੂ ਗਰੰਥ ਸਾਹਿਬ ਦੀ ਸਿਖਿਆ ਤੋਂ ਦੂਰ ਹੋ ਗਿਆ ਹੈ। ਉਸ ਉੱਪਰ ਬਾਹਰੀ ਟੀ.ਵੀ, ਫਿਲਮਾਂ, ਨਾਚ ਗਾਂਠੇ, ਵਿਖਾਵੇ, ਹੋਰਨਾਂ ਕੌਮਾਂ ਦੀਆਂ ਕੂਟਨੀਤਿਕ ਚਾਲਾਂ ਦਾ ਪ੍ਰਭਾਵ ਬਹੁਤ ਜਿਆਦਾ ਹੋ ਗਿਆ ਹੈ, ਜਿਸ ਕਰਕੇ ਗੁਰੂ ਗਰੰਥ ਸਾਹਿਬ ਅਨੁਸਾਰ ਦਰਸਾਈ ਗਈ ਸਿੱਖੀ ਤੋਂ ਦੂਰ ਜਾ ਰਿਹਾ ਹੈ।

ਜੇ ਕੁਝ ਮਨੁੱਖ ਨੇ ਵੇਖਿਆ, ਮਨ ਵਿਚ ਉਸ ਦੀ ਤਸਵੀਰ ਬਣਾ ਲਈ → ਮਨ ਵਿਚ ਅੰਦਾਜ਼ਾ ਲਗਾਇਆ → ਸੋਚਣਾਂ ਸ਼ੁਰੂ ਕਰ ਦਿੱਤਾ → ਸਾਡੇ ਦਿਮਾਗ ਵਿਚ ਯਾਦਾਸ਼ਤ ਦਾ ਹਿੱਸਾ ਬਣ ਗਿਆ → ਵੇਖਿਆ ਵੀ ਗਲਤ ਹੋ ਸਕਦਾ ਹੈ ਤੇ ਸੁਣਿਆ ਵੀ ਗਲਤ ਹੋ ਸਕਦਾ ਹੈ, ਇਸ ਲਈ ਅਧੂਰਾ ਗਿਆਨ ਜੀਵਨ ਦਾ ਅੰਗ ਬਣ ਜਾਂਦਾ ਹੈ → ਕਰਮ ਗਲਤ ਹੋਣੇ ਸ਼ੁਰੂ ਹੋ ਗਏ → ਨਤੀਜੇ ਗਲਤ ਨਿਕਲਣ ਲੱਗੇ → ਮਨੁੱਖ ਅੰਦਰੋਂ ਦੁੱਖੀ ਰਹਿਣ ਲੱਗਾ → ਮਨੁੱਖ ਅਮੋਲਕ ਜੀਵਨ ਅਸਫਲ ਗਵਾ ਲੈਂਦਾ ਹੈ

**Image Formation → Judging → Thinking → Memory → Incomplete Knowledge → Unsatisfied Life → Failure in life**

ਵਿੱਦਿਆ ਉਹ ਹੈ ਜੋ ਮਨੁੱਖ ਨੂੰ ਪਰਉਪਕਾਰ ਵਲ ਲੈ ਕੇ ਜਾਵੇ। ਗੁਰੂ ਗਰੰਥ ਸਾਹਿਬ ਦੀ ਸਿਖਿਆ ਪ੍ਰਾਪਤ ਕਰ ਕੇ ਮਨੁੱਖ ਦੂਜਿਆਂ ਲਈ ਭਲਾਈ ਕਰਨ ਵਾਲਾ ਹੋ ਜਾਂਦਾ ਹੈ, ਇਕ ਚੰਗਾਂ ਵਿਚਾਰਵਾਨ ਬਣ ਜਾਂਦਾ ਹੈ, ਪੰਜੇ ਕਾਮਾਦਿਕ ਵਿਕਾਰ ਵੱਸ ਵਿਚ ਕਰਣ ਦੀ ਸਮਰੱਥਾ ਪ੍ਰਾਪਤ ਕਰਨ ਵਿਚ ਸਫਲ ਹੋ ਜਾਂਦਾ ਹੈ। ਉਸ ਨੂੰ ਸਮਝ ਆ ਜਾਂਦੀ ਹੈ ਕਿ ਹਰੇਕ ਵੇਸ ਵਿਚ ਅਕਾਲ ਪੁਰਖੁ ਆਪ ਮੌਜੂਦ ਹੈ।

*ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥ ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥ (੩੫੬)*

ਜੇ ਗੁਰੂ ਸਾਹਿਬ ਦੀ ਨਜ਼ਰ ਨਾਲ ਵੇਖਿਆ → ਗੁਰੂ ਦੇ ਚਰਨਾ (ਗੁਰਬਾਣੀ) ਦੀ ਤਸਵੀਰ ਬਣਾਈ → ਗੁਰੂ ਸਾਹਿਬ ਦੇ ਰਸਤੇ ਮੁਤਾਬਕ ਅੰਦਾਜ਼ਾ ਲਗਾਇਆ → ਗੁਰਬਾਣੀ ਦੀ ਸਿਖਿਆ ਅਨੁਸਾਰ ਸੋਚਿਆ → ਦਿਮਾਗ ਵਿਚ ਯਾਦਾਸ਼ਤ ਵੀ ਹਮੇਸ਼ਾਂ ਗੁਰਬਾਣੀ ਦੀ ਰੱਖੀ (ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥ (੯੪੧)) → ਪੂਰਨ ਅਤੇ ਸੱਚਾ ਗਿਆਨ ਜੀਵਨ ਦਾ ਅੰਗ ਬਣ ਜਾਂਦਾ ਹੈ → ਮਨੁੱਖ ਹਮੇਸ਼ਾਂ ਸੁਖੀ ਰਹਿੰਦਾ ਹੈ → ਮਨੁੱਖ ਜੀਵਨ ਸਫਲ ਕਰ ਲੈਂਦਾ ਹੈ

⇒ ਸਰੀਰ ਮਨ ਦੇ ਕਰੇ ਅਨੁਸਾਰ ਚਲਦਾ ਹੈ। ਇਸ ਲਈ ਮਨ ਨੂੰ ਗੁਰੂ ਸਾਹਿਬ ਦੇ ਕਰੇ ਅਨੁਸਾਰ ਤੋਰਨਾ ਹੈ। ਸਾਰੀਆਂ ਜੂਨਾਂ ਵਿਚੋਂ ਮਨੁੱਖਾ ਜੀਵਨ ਹੀ ਸ਼ਿਰੋਮਣੀ ਹੈ ਤੇ ਇਸ ਮਨੁੱਖਾ ਸਰੀਰ ਦਾ ਇਕ ਰਥ (ਸੁਭਾਉ) ਹੈ ਤੇ ਇਕ ਰਥਵਾਹੀ (ਪ੍ਰੇਰਕ) ਹੈ। ਜਿਸ ਤਰ੍ਹਾਂ ਜੀਵਾਂ ਦਾ ਸੁਭਾਉ ਬਦਲਦਾ ਹੈ, ਉਸੇ ਤਰ੍ਹਾਂ ਉਸ ਦੀ ਆਪਣੀ ਜ਼ਿੰਦਗੀ ਦਾ ਨਿਸ਼ਾਨਾ ਤੇ ਮਨੋਰਥ ਵੀ ਬਦਲਦਾ ਰਹਿੰਦਾ ਹੈ। ਗੁਰਦੇਵ ਨੇ **ਸਤਜੁਗ**, ਤ੍ਰੇਤਾ, ਦੁਆਪੁਰ ਤੇ **ਕਲਜੁਗ** ਨੂੰ ਸਮੇਂ ਅਨੁਸਾਰ ਨਹੀਂ ਵੰਡਿਆ ਹੈ। ਗੁਰੂ ਨਾਨਕ ਸਾਹਿਬ ਸਮਝਾਉਂਦੇ ਹਨ ਕਿ ਸਤਜੁਗ, ਤ੍ਰੇਤਾ, ਦੁਆਪੁਰ, ਕਲਜੁਗ ਦੀ ਪਛਾਣ ਕਰਨ ਵਾਸਤੇ, ਜੀਵਾਂ ਦੇ ਆਮ ਸੁਭਾਉ ਵਲ ਵੇਖੋ। ਜਿੱਥੇ 'ਧਰਮ' ਪਰਬਲ ਹੈ, ਉਥੇ ਮਾਨੋ, 'ਸਤਜੁਗ' ਦਾ ਰਾਜ ਹੈ, ਤੇ ਜਿੱਥੇ 'ਕੂੜ' ਪਰਧਾਨ ਹੈ, ਉਥੇ ਸਮਝੋ ਕਲਜੁਗ ਦਾ ਪਹਿਰਾ ਹੈ। ਜੁਗਾਂ ਦਾ ਪ੍ਰਭਾਵ ਜਗਤ ਤੇ ਨਹੀਂ ਹੁੰਦਾ ਹੈ, ਜਗਤ ਦੇ ਜੀਵਾਂ ਦਾ ਸੁਭਾਉ ਤੇ ਆਚਰਨ ਅਨੁਸਾਰ ਜੁਗ ਬਦਲਦੇ ਸਮਝਣਾ ਚਾਹੀਦਾ ਹੈ। ਇਹ ਸਾਡੇ ਤੇ ਨਿਰਭਰ ਕਰਦਾ ਹੈ ਕਿ ਕਿਸ ਅਵਸਥਾ ਵਿਚ ਵਿਚਰਨਾ ਚਾਹੁੰਦੇ ਹਾਂ। ਜੇ ਕਰ ਅਸੀਂ ਆਪਣਾ ਜੀਵਨ-ਮਨੋਰਥ, ਧਰਮ ਬਣਾ ਲਈਏ ਤਾਂ ਅੱਜ ਵੀ **ਸਤਜੁਗ ਦੀ ਅਵਸਥਾ ਵਿਚ ਵਿਚਰ ਸਕਦੇ ਹਾਂ**।

*ਸਲੋਕ ਮਃ ੧ ॥ ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥ ਜੁਗੁ ਜੁਗੁ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥*

*ਸਤਜੁਗਿ ਰਥੁ ਸੰਤੋਖੁ ਕਾ ਧਰਮੁ ਅਗੈ ਰਥਵਾਹੁ ॥ ਤ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥ ਦੁਆਪੁਰਿ ਰਥੁ ਤਪੈ ਕਾ ਸਤੁ ਅਗੈ ਰਥਵਾਹੁ ॥ ਕਲਜੁਗਿ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥੧॥ ੧੩॥ (੪੨੦)*

ਜੇ ਕਰ ਉਪਰ ਲਿਖੀਆਂ, ਗੁਰਬਾਣੀ ਦੀਆਂ ਸਿਖਿਆਵਾਂ, ਨੂੰ ਇਕੱਠਾ ਕਰੀਏ ਤਾਂ ਅਸੀਂ ਸੰਖੇਪ ਵਿਚ ਕਹਿ ਸਕਦੇ ਹਾਂ ਕਿ

- ਗੁਰੂ ਨਾਨਕ ਸਾਹਿਬ ਨੇ ਵਿਸ਼ਵ ਸ਼ਾਂਤੀ ਪੈਦਾ ਕਰਨ ਲਈ ਸਿੱਖ ਦੀ ਮਾਨਸਿਕਤਾ ਉਬਾਰਨ ਲਈ ਤੇ ਮਨ ਨੂੰ ਸਹੀ ਦਿਸ਼ਾ ਦੇਣ ਤੇ

ਜੋਰ ਦਿਤਾ।

- ਧਰਮ ਜਾਂ ਕਾਨੂੰਨ ਉਹੀ ਠੀਕ ਸਾਬਤ ਹੋ ਸਕਦਾ ਹੈ, ਜਿਹੜਾ ਸਚਾਈ ਤੇ ਚਲਦਿਆਂ ਹੋਇਆਂ ਸਰਬੱਤ ਦਾ ਭਲਾ ਕਰ ਸਕੇ।
- ਜੇ ਕਰ ਵਿਸ਼ਵ ਸ਼ਾਂਤੀ ਚਾਹੁੰਦੇ ਹਾਂ ਤਾਂ, ਆਪਣੀ ਮਾਨਸਿਕਤਾ ਅਕਾਲ ਪੁਰਖ ਦੇ ਹੁਕਮ ਅਨੁਸਾਰ ਬਣਾਉਣੀ ਪਵੇਗੀ ਤੇ ਸੱਚੇ ਗੁਰੂ ਦੁਆਰਾ ਬਖਸ਼ੇ ਸਬਦ ਦੇ ਮਾਰਗ ਤੇ ਚਲਣਾਂ ਪਵੇਗਾ।
- ਗੁਰਬਾਣੀ ਮਨੁੱਖ ਨੂੰ “**ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ**” ਦੀ ਦਿਸ਼ਾ ਵਲ ਆਪਣੇ ਆਪ ਲੈ ਜਾਂਦੀ ਹੈ।
- ਗੁਰਮਤਿ ਦੇ ਮਾਰਗ ਤੇ ਚਲਣ ਨਾਲ ਸਿੱਖ ਦਾ ਮਨੋਬਲ ਉੱਚਾ ਹੋ ਜਾਂਦਾ ਹੈ, ਸੋਚ ਸਭ ਤੋਂ ਉੱਤਮ ਤੇ ਨਿਰਾਲੀ ਹੋ ਜਾਂਦੀ ਹੈ, ਤੇ ਉਹ ਹਮੇਸ਼ਾਂ ਅਨੰਦ ਤੇ ਚੜ੍ਹਦੀ ਕਲ੍ਹਾ ਵਿਚ ਰਹਿੰਦਾ ਹੈ।
- ਇਤਹਾਸ ਇਸ ਗਲ ਦਾ ਗਵਾਹ ਹੈ ਕਿ ਗੁਰੂ ਦੇ ਸਿੱਖਾਂ ਨੇ ਅਨੇਕਾਂ ਹੀ ਸਫਲਤਾਵਾਂ ਉੱਦਮ ਤੇ ਉੱਚੀ ਮਾਨਸਿਕਤਾ ਹੋਣ ਕਰਕੇ ਪ੍ਰਾਪਤ ਕੀਤੀਆਂ।
- ਜੀਵਨ ਵਿਚ ਉੱਨਤੀ ਅਤੇ ਮਨੋਬਲ ਨੂੰ ਉੱਚਾਂ ਕਰਨ ਲਈ ਹਰੇਕ ਕੰਮ ਨੂੰ ਸਮੇਂ ਸਿਰ ਕਰਨ ਦੀ ਆਦਤ ਪਾਉਣੀ ਬਹੁਤ ਜ਼ਰੂਰੀ ਹੈ।
- ਫੋਕੀਆਂ ਰਵਾਇਤਾਂ ਮਨੁੱਖ ਦੀ ਮਾਨਸਿਕ ਸਥਿੱਤੀ ਕਮਜ਼ੋਰ ਕਰ ਦਿੰਦੀਆਂ ਹਨ।
- ਸੰਸਾਰ ਨੂੰ ਤਿਆਗਣਾ ਨਹੀਂ ਸਗੋਂ ਇਸ ਵਿਚ ਰਹਿੰਦਿਆਂ ਇਸ ਦੀ ਉਸਾਰੀ ਤੇ ਵਿਕਾਸ ਵਿਚ ਹਿਸਾ ਪਾਉਣਾ ਹੈ।
- ਗੁਰੂ ਨਾਨਕ ਸਾਹਿਬ ਨੇ ਵਰਤਮਾਨ ਸੁਧਾਰਨ ਤੇ ਜੋਰ ਦਿੱਤਾ ਹੈ। ਮਰਨ ਤੋਂ ਬਾਅਦ ਮੁਕਤੀ ਪ੍ਰਾਪਤ ਕਰਨ ਦਾ ਕੀ ਲਾਭ ਹੋ ਸਕਦਾ ਹੈ।
- ਗੁਰੂ ਗਰੰਥ ਸਾਹਿਬ ਵਿਚ ਸਮਝਾਈ ਗਈ ਫਿਲਾਸਫੀ ਆਮ ਵਿਦਵਾਨਾਂ ਵਾਂਗ ਖਿਆਲੀ ਪੁਲ ਬਣਾਉਣ ਵਾਲੀ ਨਹੀਂ ਹੈ। ਜੀਵਨ ਵਿਚ ਅਨੰਦ ਮਾਨਣ ਲਈ ਸਹੀ ਸੋਚ ਜ਼ਰੂਰੀ ਹੈ।
- ਸਰੀਰ ਮਨ ਦੇ ਕਹੇ ਅਨੁਸਾਰ ਚਲਦਾ ਹੈ, ਇਸ ਲਈ ਮਨ ਨੂੰ ਗੁਰੂ ਸਾਹਿਬ ਦੇ ਕਹੇ ਅਨੁਸਾਰ ਤੋਰਨਾ ਹੈ।

ਹੁਣ ਸਾਡੇ ਤੇ ਨਿਰਭਰ ਕਰਦਾ ਹੈ ਕਿ ਅਸਾਂ ਆਪਣੀ ਮਾਨਸਿਕਤਾ ਗੁਰੂ ਗਰੰਥ ਸਾਹਿਬ ਅਨੁਸਾਰ ਬਣਾਉਣੀ ਹੈ ਜਾਂ ਚਲ ਰਹੀਆਂ ਰਵਾਇਤਾਂ, ਫਿਲਮਾਂ ਜਾਂ ਦੂਸਰੇ ਲੋਕਾਂ ਵੱਲ ਵੇਖ ਕੇ ਬਣਾਉਣੀ ਹੈ। ਜਿਸ ਪਾਸੇ ਮਨ ਨੂੰ ਤੋਰਾਂਗੇ ਉਸ ਪਾਸੇ ਪਹੁੰਚ ਜਾਵਾਂਗੇ ਤੇ ਨਤੀਜੇ ਵੀ ਉਸ ਅਨੁਸਾਰ ਹੀ ਭੁਗਤਾਂਗੇ। ਇਸ ਲਈ ਜੇ ਕਰ ਸਿੱਖ ਆਪਣਾ ਭਲਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਆਪਣੀ ਮਾਨਸਿਕਤਾ ਗੁਰੂ ਗਰੰਥ ਸਾਹਿਬ ਅਨੁਸਾਰ ਬਣਾਉਣੀ ਪਵੇਗੇ ਤੇ ਗੁਰੂ ਸਾਹਿਬ ਦੇ ਦੱਸੇ ਹੋਏ ਮਾਰਗ ਤੇ ਚਲਣਾਂ ਪਵੇਗਾ।

*ਗੁਰਸਿਖ ਮੀਤ ਚਲਹੁ ਗੁਰ ਚਾਲੀ ॥ ਜੋ ਗੁਰੁ ਕਹੈ ਸੋਈ ਭਲ ਮਾਨਹੁ ਹਰਿ ਹਰਿ ਕਥਾ ਨਿਰਾਲੀ ॥੧॥ ਰਹਾਉ ॥ (੬੬੭, ੬੬੮)*

**“ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫ਼ਤਹਿ”**

( ਡਾ: ਸਰਬਜੀਤ ਸਿੰਘ )

(Dr. Sarbjit Singh)

ਵਾਸ਼ੀ, ਨਵੀਂ ਮੁੰਬਈ - ੪੦੦੭੦੩.

Vashi, Navi Mumbai - 400703.

Email = sarbjitsingh@yahoo.com

Web = <http://www.geocities.com/sarbjitsingh/>

Web = <http://www.gurbani.us>